

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬

Raag Bilaaval, Fifth Mehl, Chau-Padas And Du-Padas, Sixth House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥
ਰਹਾਉ ॥

O my fascinating Lord, let me not listen to the faithless cynic, singing his songs and tunes, and chanting his useless words. ||1||Pause||

ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥

I serve, serve, serve, serve the Holy Saints; forever and ever, I do this.

ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥

The Primal Lord, the Great Giver, has blessed me with the gift of fearlessness. Joining the Company of the Holy, I sing the Glorious Praises of the Lord. ||1||

ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥

My tongue is imbued with the Praises of the inaccessible and unfathomable Lord, and my eyes are drenched with the Blessed Vision of His Darshan.

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥

Be Merciful to me, O Destroyer of the pains of the meek, that I may enshrine Your Lotus Feet within my heart. ||2||

ਸਭਹੂ ਤਲੈ ਤਲੈ ਸਭ ਉਪਰਿ ਏਹ ਦ੍ਰਿਸਟਿ ਦ੍ਰਿਸਟਾਏ ॥

Beneath all, and above all; this is the vision I saw.

ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥

I have destroyed, destroyed, destroyed my pride, since the True Guru implanted His Mantra within me. ||3||

ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥

Immeasurable, immeasurable, immeasurable is the Merciful Lord; he cannot be weighed. He is the Lover of His devotees.

ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥

Whoever enters the Sanctuary of Guru Nanak, is blessed with the gifts of fearlessness and peace. ||4||1||81||